

ਕਲਿਆਨ ਮਹਲਾ ੪ ॥

Kalyaan, Fourth Mehl:

ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥

O Lord, please bless me with the Touch of the Guru, the Philosopher's Stone.

ਹਮ ਨਿਰਗੁਣੀ ਮਨੁਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥

I was unworthy, utterly useless, rusty slag; meeting with the True Guru, I was transformed by the Philosopher's Stone. ||1||Pause||

ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥

Everyone longs for paradise, liberation and heaven; all place their hopes in them.

ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥

The humble long for the Blessed Vision of His Darshan; they do not ask for liberation. Their minds are satisfied and comforted by His Darshan. ||1||

ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥

Emotional attachment to Maya is very powerful; this attachment is a black stain which sticks.

ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥

The humble servants of my Lord and Master are unattached and liberated. They are like ducks, whose feathers do not get wet. ||2||

ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥

The fragrant sandalwood tree is encircled by snakes; how can anyone get to the sandalwood?

ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥

Drawing out the Mighty Sword of the Guru's Spiritual Wisdom, I slaughter and kill the poisonous snakes, and drink in the Sweet Nectar. ||3||

ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥

You may gather wood and stack it in a pile, but in an instant, fire reduces it to ashes.

ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੁਕੀ ਦੀਜੈ ॥੪॥

The faithless cynic gathers the most horrendous sins, but meeting with the Holy Saint, they are placed in the fire. ||4||

ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥

The Holy, Sainly devotees are sublime and exalted. They enshrine the Naam, the Name of the Lord, deep within.

ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥

By the touch of the Holy and the humble servants of the Lord, the Lord God is seen. ||5||

ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥

The thread of the faithless cynic is totally knotted and tangled; how can anything be woven with it?

ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥

This thread cannot be woven into yarn; do not associate with those faithless cynics. ||6||

ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥

The True Guru and the Saadh Sangat, the Company of the Holy, are exalted and sublime. Joining the Congregation, meditate on the Lord.

ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥

The gems, jewels and precious stones are deep within; by Guru's Grace, they are found. ||7||

ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥

My Lord and Master is Glorious and Great. How can I be united in His Union?

ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥

O Nanak, the Perfect Guru unites His humble servant in His Union, and blesses him with perfection. ||8||2||